

ਬ੍ਰੈਂਪਟਨ ਵਿੱਚ ਲੇਬਰ ਡੇ 2019

ਬ੍ਰੈਂਪਟਨ, ਓਨਟਾਰੀਓ (27 ਅਗਸਤ, 2019) – ਇਸ ਸਾਲ, ਲੇਬਰ ਡੇ (Labour Day), ਸੋਮਵਾਰ, 2 ਸਤੰਬਰ ਨੂੰ ਮਨਾਇਆ ਜਾਵੇਗਾ। ਇਸਦੇ ਨਤੀਜੇ ਵਜੋਂ, ਕਈ ਸਿਟੀ ਸੇਵਾਵਾਂ ਉਪਲਬਧ ਨਹੀਂ ਰਹਿਣਗੀਆਂ ਜਾਂ ਘਟਾਏ ਗਏ ਸੇਵਾ ਪੱਧਰਾਂ ਦੇ ਹੇਠ ਕੰਮ ਕਰਨਗੀਆਂ।

ਬ੍ਰੈਂਪਟਨ ਸਿਟੀ ਹਾਲ (City Hall) ਲੇਬਰ ਡੇ ਵਾਲੇ ਦਿਨ ਬੰਦ ਰਹੇਗਾ। ਨਿਵਾਸੀ ਇਸ ਸਮੇਂ ਦੌਰਾਨ ਵਿਅਕਤੀਗਤ ਤੌਰ ਤੇ ਵਿਆਹ ਦੇ ਲਾਇਸੈਂਸਾਂ ਲਈ ਦਰਖਾਸਤ ਨਹੀਂ ਦੇ ਸਕਣਗੇ, ਸਿਵਲ ਵੈਡਿੰਗ ਸਮਾਰੋਹਾਂ ਲਈ ਬੁਕਿੰਗ ਨਹੀਂ ਕਰ ਸਕਣਗੇ, ਪਾਰਕਿੰਗ ਦੇ ਜੁਰਮਾਨੇ ਨਹੀਂ ਦੇ ਸਕਣਗੇ, ਪਰਮਿਟਾਂ ਲਈ ਦਰਖਾਸਤ ਨਹੀਂ ਦੇ ਸਕਣਗੇ, ਜਾਂ ਬਿਜਨੇਸ ਲਾਇਸੈਂਸ ਲੈਣ ਜਾਂ ਨਵਿਆਉਣ ਲਈ ਦਰਖਾਸਤ ਨਹੀਂ ਦੇ ਸਕਣਗੇ।

ਕਈ ਸੇਵਾਵਾਂ ਸਧਾਰਨ ਢੰਗ ਨਾਲ ਕੰਮ ਕਰਨਾ ਜਾਰੀ ਰੱਖਣਗੀਆਂ, ਜਿਹਨਾਂ ਵਿੱਚ ਸ਼ਾਮਲ ਹਨ, ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (Fire and Emergency Services) ਅਤੇ ਸਿਟੀ ਆਫ ਬ੍ਰੈਂਪਟਨ ਬਾਇ-ਲਾਅ ਐਨਫੋਰਸਮੈਂਟ (City of Brampton By-law Enforcement)।

ਨਿਵਾਸੀ ਕਿਸੇ ਵੀ ਪੁੱਛਗਿੱਛ ਲਈ 311 ਤੇ ਜਾਂ 905.874.2000 (ਬ੍ਰੈਂਪਟਨ ਦੇ ਬਾਹਰੋਂ) ਫੋਨ ਕਰ ਸਕਦੇ ਹਨ ਜਾਂ 311@brampton.ca ਤੇ ਈਮੇਲ ਕਰ ਸਕਦੇ ਹਨ। ਅਸੀਂ ਸਿਟੀ ਆਫ ਬ੍ਰੈਂਪਟਨ ਜਾਂ ਰੀਜਨ ਆਫ ਪੀਲ (Region of Peel) ਦੇ ਕਿਸੇ ਵੀ ਮੁੱਦਿਆਂ ਲਈ 24/7 ਉਪਲਬਧ ਹਾਂ। ਇਹਨਾਂ ਮੁੱਦਿਆਂ ਵਿੱਚ ਸ਼ਾਮਲ ਹਨ, ਪਾਰਕਿੰਗ, ਕੂੜਾ ਇਕੱਤਰੀਕਰਨ, ਰੇਕ੍ਰੀਏਸ਼ਨ ਪ੍ਰੋਗਰਾਮ ਆਦਿ।

ਬ੍ਰੈਂਪਟਨ ਟ੍ਰਾਂਜਿਟ

ਬ੍ਰੈਂਪਟਨ ਟ੍ਰਾਂਜਿਟ ਲੇਬਰ ਡੇ ਲਈ ਐਤਵਾਰ/ਛੁੱਟੀ ਵਾਲੀ ਸੇਵਾ ਦੇ ਮੁਤਾਬਿਕ ਚੱਲੇਗਾ।

ਸਾਰੇ ਟਰਮੀਨਲਾਂ ਤੇ ਗਾਹਕ ਸੇਵਾ (Customer Service) ਕਾਊਂਟਰ, ਅਤੇ ਕਲਾਰਕ (Clark) ਅਤੇ ਸੈਂਡਲਵੁੱਡ (Sandalwood) ਫੈਸਿਲਿਟੀਜ਼, ਲੇਬਰ ਡੇ ਨੂੰ ਬੰਦ ਰਹਿਣਗੀਆਂ।

ਰੂਟ ਅਤੇ ਕਾਰਜਕਰਮ ਬਾਰੇ ਜਾਣਕਾਰੀ ਲਈ, 905.874.2999 ਤੇ ਕਾਲ ਕਰੋ ਜਾਂ www.bramptontransit.com ਤੇ ਜਾਓ। ਰੀਅਲ-ਟਾਈਮ ਵਿੱਚ ਅਗਲੀ ਬਸ ਬਾਰੇ ਜਾਣਕਾਰੀ ਲਈ, ਕਿਸੇ ਸਮਾਰਟਫੋਨ ਜਾਂ ਕਿਸੇ ਹੋਰ ਮੋਬਾਈਲ ਡਿਵਾਈਸ ਦੇ ਰਾਹੀਂ nextride.brampton.ca ਤੇ ਜਾਓ। ਸਫਰ ਦੀ ਯੋਜਨਾ ਵਾਲੇ ਹੋਰ ਟੂਲਸ ਲਈ, www.triplinx.ca ਤੇ ਜਾਂ ਗੂਗਲ ਮੈਪਸ (Google Maps) ਤੇ ਜਾਓ।

ਬ੍ਰੈਂਪਟਨ ਰੇਕ੍ਰੀਏਸ਼ਨ

ਜ਼ਿਆਦਾਤਰ ਰੇਕ੍ਰੀਏਸ਼ਨ ਫੈਸਿਲਿਟੀਜ਼ ਲੇਬਰ ਡੇ ਨੂੰ ਖੁੱਲ੍ਹੀਆਂ ਰਹਿਣਗੀਆਂ। ਅੱਪਡੇਟ ਕੀਤੇ ਡ੍ਰੈਪ-ਇਨ ਪ੍ਰੋਗਰਾਮ ਦੀਆਂ ਸਮਾਂ ਸੂਚੀਆਂ ਅਤੇ ਸੰਚਾਲਨ ਦੇ ਸਮਿਆਂ ਲਈ, ਆਪਣੇ ਸਥਾਨਕ ਰੇਕ੍ਰੀਏਸ਼ਨ ਕੇਂਦਰ ਨੂੰ ਜਾਂ 311 ਤੇ ਫੋਨ ਕਰੋ ਜਾਂ www.brampton.ca/recreation ਤੇ ਜਾਓ। ਸਿਟੀ ਦਾ ਰੇਕ੍ਰੀਏਸ਼ਨ ਐਡਮਿਨਿਸਟ੍ਰੇਸ਼ਨ ਆਫਿਸ (Recreation Administration Office) ਲੇਬਰ ਡੇ ਨੂੰ ਬੰਦ ਰਹੇਗਾ।

ਬ੍ਰੈਂਪਟਨ ਐਨੀਮਲ ਸਰਵਿਸਿਜ਼

ਬ੍ਰੈਂਪਟਨ ਐਨੀਮਲ ਸ਼ੈਲਟਰ ਲੇਬਰ ਡੇ ਨੂੰ ਬੰਦ ਰਹੇਗਾ। ਹੋਰ ਜਾਣਕਾਰੀ ਲਈ, 905.458.5800 ਜਾਂ 311 ਤੇ ਫੋਨ ਕਰੋ ਜਾਂ www.brampton.ca/animalservices ਤੇ ਜਾਓ।

ਬ੍ਰੈਂਪਟਨ ਲਾਇਬ੍ਰੇਰੀ

ਬ੍ਰੈਂਪਟਨ ਲਾਇਬ੍ਰੇਰੀ ਦੀਆਂ ਸਾਰੀਆਂ ਬ੍ਰਾਂਚਾਂ ਲੇਬਰ ਡੇ ਲਈ ਐਤਵਾਰ, 1 ਸਤੰਬਰ ਅਤੇ ਸੋਮਵਾਰ, 2 ਸਤੰਬਰ ਨੂੰ ਬੰਦ ਰਹਿਣਗੀਆਂ।

ਆਪਣੀ ਬੁੱਕ ਕੀਤੀ ਕਿਸੇ ਕਿਤਾਬ ਆਦਿ ਨੂੰ ਕਿਸੇ ਵੀ ਬ੍ਰਾਂਚ ਤੋਂ ਲੈਣ ਅਤੇ ਵਾਪਸ ਦੇਣ ਲਈ ਔਨਲਾਈਨ ਰਾਖਵਾਂ ਕਰੋ। ਆਪਣੇ ਮੁਫਤ ਲਾਇਬ੍ਰੇਰੀ ਕਾਰਡ ਦੇ ਨਾਲ ਕਿਸੇ ਵੀ ਸਮੇਂ eBooks ਆਦਿ ਦਾ ਅਨੰਦ ਮਾਣੋ। ਹੋਰ ਜਾਣਕਾਰੀ ਲਈ, www.bramptonlibrary.com ਤੇ ਜਾਓ ਜਾਂ 905.793.4636 ਤੇ ਫੋਨ ਕਰੋ।

ਪਟਾਕਿਆਂ ਤੋਂ ਸੁਰੱਖਿਆ

ਲੇਬਰ ਡੇ ਵਾਲੇ ਦਿਨ ਸਿਟੀ ਆਫ ਬ੍ਰੈਂਪਟਨ ਪਟਾਕਿਆਂ ਦਾ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕਰੇਗੀ।

ਲੇਬਰ ਡੇ ਸਾਲ ਦੇ ਉਹਨਾਂ ਚਾਰ ਦਿਨਾਂ ਵਿੱਚੋਂ ਇੱਕ ਨਹੀਂ ਹੈ, ਜਦੋਂ ਸਿਟੀ ਆਫ ਬ੍ਰੈਂਪਟਨ ਵਿੱਚ ਨਿੱਜੀ ਪਟਾਕਿਆਂ ਦੀ ਇਜਾਜ਼ਤ ਹੁੰਦੀ ਹੈ। ਹੋਰ ਜਾਣਕਾਰੀ ਲਈ www.brampton.ca/bylaws ਤੇ ਜਾਓ।

-30-

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਿਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca